

ਸੋਰਠਿ ਮਹਲਾ ੫ ॥

Sorat'h, Fifth Mehl:

ਨਾਲਿ ਨਰਾਇਣੁ ਮੇਰੈ ॥

The Lord is always with me.

ਜਮਦੂਤੁ ਨ ਆਵੈ ਨੇਰੈ ॥

The Messenger of Death does not approach me.

ਕੰਠਿ ਲਾਇ ਪ੍ਰਭ ਰਾਖੈ ॥

God holds me close in His embrace, and protects me.

ਸਤਿਗੁਰ ਕੀ ਸਚੁ ਸਾਖੈ ॥੧॥

True are the Teachings of the True Guru. ||1||

ਗੁਰਿ ਪੂਰੈ ਪੂਰੀ ਕੀਤੀ ॥

The Perfect Guru has done it perfectly.

ਦੁਸਮਨ ਮਾਰਿ ਵਿਡਾਰੇ ਸਗਲੇ
ਦਾਸ ਕਉ ਸੁਮਤਿ ਦੀਤੀ ॥੧॥
ਰਹਾਉ ॥

He has beaten and driven off my enemies, and given me, His slave, the sublime understanding of the neutral mind. ||1||Pause||

ਪ੍ਰਭਿ ਸਗਲੇ ਥਾਨ ਵਸਾਏ ॥

ਕਾਠ ਲਾਇ ਪ੍ਰਭ ਰਾਖ ॥

God holds me close in His embrace, and protects me.

ਸਤਿਗੁਰ ਕੀ ਸਚੁ ਸਾਖੈ ॥੧॥

True are the Teachings of the True Guru. ||1||

ਗੁਰਿ ਪੂਰੈ ਪੂਰੀ ਕੀਤੀ ॥

The Perfect Guru has done it perfectly.

ਦੁਸਮਨ ਮਾਰਿ ਵਿਡਾਰੇ ਸਗਲੇ
ਦਾਸ ਕਉ ਸੁਮਤਿ ਦੀਤੀ ॥੧॥
ਰਹਾਉ ॥

He has beaten and driven off my enemies, and given me, His slave, the sublime understanding of the neutral mind. ||1||Pause||

ਪ੍ਰਭਿ ਸਗਲੇ ਥਾਨ ਵਸਾਏ ॥

God has blessed all places with prosperity.

ਸੁਖਿ ਸਾਂਦਿ ਫਿਰਿ ਆਏ ॥

I have returned again safe and sound.

ਨਾਨਕ ਪ੍ਰਭ ਸਰਣਾਏ ॥

Nanak has entered God's Sanctuary.

ਜਿਨਿ ਸਗਲੇ ਰੋਗ
ਮਿਟਾਏ ॥੨॥੨੪॥੮੮॥

It has eradicated all disease. ||2||24||88||

ਸਲੋਕ ਮਃ ੩ ॥

Shalok, Third Mehl:

ਜਗਤੁ ਜਲੰਦਾ ਰਖਿ ਲੈ ਆਪਣੀ
ਕਿਰਪਾ ਧਾਰਿ ॥

The world is going up in flames - shower it with Your Mercy, and save it!

ਜਿਤੁ ਦੁਆਰੈ ਉਬਰੈ ਤਿਤੈ ਲੈਹੁ
ਉਬਾਰਿ ॥

Save it, and deliver it, by whatever method it takes.

ਸਤਿਗੁਰਿ ਸੁਖੁ ਵੇਖਾਲਿਆ ਸਚਾ
ਸਬਦੁ ਬੀਚਾਰਿ ॥

The True Guru has shown the way to peace, contemplating the True Word of the Shabad.

ਨਾਨਕ ਅਵਰੁ ਨ ਸੁਝਈ ਹਰਿ
ਬਿਨੁ ਬਖਸਣਹਾਰੁ ॥੧॥

Nanak knows no other than the Lord, the Forgiving Lord. ||1||